

 Print Page

## Sri Guru Granth Sahib

Displaying 1421 of

ਨਦਰਿ ਕਰਹਿ ਜੇ ਆਪਣੀ ਤਾਂ ਆਪੇ ਲੈਹਿ ਸਵਾਰਿ ॥

Nadhar Karehi Jae Aapanee Thaan Aapae Laihi Savaar ||

But if the Lord casts His Glance of Grace, then He Himself embellishes us.

ਸਲੋਕ ਵਾਰਾਂ ਤੇ ਵਧੀਕ (ਮਃ ੩) (੬੩): ੮ - ਗੁਰੂ ਗ੍ਰੰਥ ਸਾਹਿਬ: ਅੰਗ ੧੪੨੧ ਪੰ. ੧

Salok Vaaraan and Vadheek Guru Amar Das

ਨਾਨਕ ਗੁਰਮੁਖਿ ਜਿਨ੍ਹੀ ਧਿਆਇਆ ਆਏ ਸੇ ਪਰਵਾਣੁ ॥੬੩॥

Naanak Guramukh Jinhee Dhiaaeiaa Aaeae Sae Paravaan ||63||

O Nanak, the Gurmukhs meditate on the Lord; blessed and approved is their coming into the world. ||63||

ਸਲੋਕ ਵਾਰਾਂ ਤੇ ਵਧੀਕ (ਮਃ ੩) (੬੩): ੯ - ਗੁਰੂ ਗ੍ਰੰਥ ਸਾਹਿਬ: ਅੰਗ ੧੪੨੧ ਪੰ. ੧

Salok Vaaraan and Vadheek Guru Amar Das

ਜੋਗੁ ਨ ਭਗਵੀ ਕਪੜੀ ਜੋਗੁ ਨ ਮੈਲੇ ਵੇਸਿ ॥

Jog N Bhagavee Kaparree Jog N Mailae Vaes ||

Yoga is not obtained by wearing saffron robes; Yoga is not obtained by wearing dirty robes.

ਸਲੋਕ ਵਾਰਾਂ ਤੇ ਵਧੀਕ (ਮਃ ੩) (੬੪): ੧ - ਗੁਰੂ ਗ੍ਰੰਥ ਸਾਹਿਬ: ਅੰਗ ੧੪੨੧ ਪੰ. ੨

Salok Vaaraan and Vadheek Guru Amar Das

ਨਾਨਕ ਘਰਿ ਬੈਠਿਆ ਜੋਗੁ ਪਾਈਐ ਸਤਿਗੁਰ ਕੈ ਉਪਦੇਸਿ ॥੬੪॥

Naanak Ghar Baithiaa Jog Paaeeai Sathigur Kai Oupadhaes ||64||

O Nanak, Yoga is obtained even while sitting in your own home, by following the Teachings of the True Guru. ||64||

ਸਲੋਕ ਵਾਰਾਂ ਤੇ ਵਧੀਕ (ਮਃ ੩) (੬੪): ੨ - ਗੁਰੂ ਗ੍ਰੰਥ ਸਾਹਿਬ: ਅੰਗ ੧੪੨੧ ਪੰ. ੨

Salok Vaaraan and Vadheek Guru Amar Das

ਚਾਰੇ ਕੁੰਡਾ ਜੇ ਭਵਹਿ ਬੇਦ ਪੜਹਿ ਜੁਗ ਚਾਰਿ ॥

Charae Kunddaa Jae Bhavehi Baedh Parrehi Jug Chaar ||

You may wander in all four directions, and read the Vedas throughout the four ages.

ਸਲੋਕ ਵਾਰਾਂ ਤੇ ਵਧੀਕ (ਮਃ ੩) (੬੫): ੧ - ਗੁਰੂ ਗ੍ਰੰਥ ਸਾਹਿਬ: ਅੰਗ ੧੪੨੧ ਪੰ. ੩

Salok Vaaraan and Vadheek Guru Amar Das

ਨਾਨਕ ਸਾਚਾ ਭੇਟੈ ਹਰਿ ਮਨਿ ਵਸੈ ਪਾਵਹਿ ਮੋਖ ਦੁਆਰ ॥੬੫॥

Naanak Saachaa Bhaettaai Har Man Vasai Paavehi Mokh Dhuaar ||65||

O Nanak, if you meet with the True Guru, the Lord shall come to dwell within your mind, and you shall find the door of salvation. ||65||

ਸਲੋਕ ਵਾਰਾਂ ਤੇ ਵਧੀਕ (ਮਃ ੩) (੬੫):੨ - ਗੁਰੂ ਗ੍ਰੰਥ ਸਾਹਿਬ: ਅੰਗ ੧੪੨੧ ਪੰ. ੩

Salok Vaaraan and Vadheek Guru Amar Das

ਨਾਨਕ ਹੁਕਮੁ ਵਰਤੈ ਖਸਮ ਕਾ ਮਤਿ ਭਵੀ ਫਿਰਹਿ ਚਲ ਚਿਤ ॥

Naanak Hukam Varathai Khasam Kaa Math Bhavee Firehi Chal Chith ||

O Nanak, the Hukam, the Command of your Lord and Master, is prevailing. The intellectually confused person wanders around lost, misled by his fickle consciousness.

ਸਲੋਕ ਵਾਰਾਂ ਤੇ ਵਧੀਕ (ਮਃ ੩) (੬੬):੧ - ਗੁਰੂ ਗ੍ਰੰਥ ਸਾਹਿਬ: ਅੰਗ ੧੪੨੧ ਪੰ. ੪

Salok Vaaraan and Vadheek Guru Amar Das

ਮਨਮੁਖ ਸਉ ਕਰਿ ਦੋਸਤੀ ਸੁਖ ਕਿ ਪੁਛਹਿ ਮਿਤ ॥

Manamukh So Kar Dhosathee Sukh K Pushhehi Mith ||

If you make friends with the self-willed manmukhs, O friend, who can you ask for peace?

ਸਲੋਕ ਵਾਰਾਂ ਤੇ ਵਧੀਕ (ਮਃ ੩) (੬੬):੨ - ਗੁਰੂ ਗ੍ਰੰਥ ਸਾਹਿਬ: ਅੰਗ ੧੪੨੧ ਪੰ. ੫

Salok Vaaraan and Vadheek Guru Amar Das

ਗੁਰਮੁਖ ਸਉ ਕਰਿ ਦੋਸਤੀ ਸਤਿਗੁਰ ਸਉ ਲਾਇ ਚਿਤੁ ॥

Guramukh So Kar Dhosathee Sathigur So Laae Chith ||

Make friends with the Gurmukhs, and focus your consciousness on the True Guru.

ਸਲੋਕ ਵਾਰਾਂ ਤੇ ਵਧੀਕ (ਮਃ ੩) (੬੬):੩ - ਗੁਰੂ ਗ੍ਰੰਥ ਸਾਹਿਬ: ਅੰਗ ੧੪੨੧ ਪੰ. ੫

Salok Vaaraan and Vadheek Guru Amar Das

ਜੰਮਣ ਮਰਣ ਕਾ ਮੂਲੁ ਕਟੀਐ ਤਾਂ ਸੁਖੁ ਹੋਵੀ ਮਿਤ ॥੬੬॥

Janman Maran Kaa Mool Kattaeai Thaan Sukh Hovee Mith ||66||

The root of birth and death will be cut away, and then, you shall find peace, O friend. ||66||

ਸਲੋਕ ਵਾਰਾਂ ਤੇ ਵਧੀਕ (ਮਃ ੩) (੬੬):੪ - ਗੁਰੂ ਗ੍ਰੰਥ ਸਾਹਿਬ: ਅੰਗ ੧੪੨੧ ਪੰ. ੬

Salok Vaaraan and Vadheek Guru Amar Das

ਭੁਲਿਆਂ ਆਪਿ ਸਮਝਾਇਸੀ ਜਾ ਕਉ ਨਦਰਿ ਕਰੇ ॥

Bhuliaaan Aap Samajhaaeisee Jaa Ko Nadhar Karae ||

The Lord Himself instructs those who are misguided, when He casts His Glance of Grace.

ਸਲੋਕ ਵਾਰਾਂ ਤੇ ਵਧੀਕ (ਮਃ ੩) (੬੭):੧ - ਗੁਰੂ ਗ੍ਰੰਥ ਸਾਹਿਬ: ਅੰਗ ੧੪੨੧ ਪੰ. ੬

Salok Vaaraan and Vadheek Guru Amar Das

ਨਾਨਕ ਨਦਰੀ ਬਾਹਰੀ ਕਰਣ ਪਲਾਹ ਕਰੇ ॥੬੭॥

Naanak Nadharee Baaharee Karan Palaah Karae ||67||

O Nanak, those who are not blessed by His Glance of Grace, cry and weep and wail. ||67||

ਸਲੋਕ ਵਾਰਾਂ ਤੇ ਵਧੀਕ (ਮਃ ੩) (੬੭):੨ - ਗੁਰੂ ਗ੍ਰੰਥ ਸਾਹਿਬ: ਅੰਗ ੧੪੨੧ ਪੰ. ੭

Salok Vaaraan and Vadheek Guru Amar Das

ਸਲੋਕ ਮਹਲਾ ੪

Salok Mehalaa 4

Shalok, Fourth Mehl:

ਸਲੋਕ ਵਾਰਾਂ ਤੇ ਵਧੀਕ (ਮਃ ੪) ਗੁਰੂ ਗ੍ਰੰਥ ਸਾਹਿਬ ਅੰਗ ੧੪੨੧

ੴ ਸਤਿਗੁਰ ਪ੍ਰਸਾਦਿ ॥

Ik Oankaar Sathigur Prasaadh ||

One Universal Creator God. By The Grace Of The True Guru:

ਸਲੋਕ ਵਾਰਾਂ ਤੇ ਵਧੀਕ (ਮਃ ੪) ਗੁਰੂ ਗ੍ਰੰਥ ਸਾਹਿਬ ਅੰਗ ੧੪੨੧

ਵਡਭਾਗੀਆ ਸੋਹਾਗਣੀ ਜਿਨ੍ਹਾ ਗੁਰਮੁਖਿ ਮਿਲਿਆ ਹਰਿ ਰਾਇ ॥

Vaddabhaageeaa Sohaaganeee Jinhaa Guramukh Miliaa Har Raae ||

Blessed and very fortunate are those happy soul-brides who, as Gurmukh, meet their Sovereign Lord King.

ਸਲੋਕ ਵਾਰਾਂ ਤੇ ਵਧੀਕ (ਮਃ ੪) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੧੪੨੧ ਪੰ. ੯

Salok Vaaraan and Vadheek Guru Ram Das

ਅੰਤਰਿ ਜੋਤਿ ਪਰਗਾਸੀਆ ਨਾਨਕ ਨਾਮਿ ਸਮਾਇ ॥੧॥

Anthar Joth Paragaaseeaa Naanak Naam Samaae ||1||

The Light of God shines within them; O Nanak, they are absorbed in the Naam, the Name of the Lord. ||1||

ਸਲੋਕ ਵਾਰਾਂ ਤੇ ਵਧੀਕ (ਮਃ ੪) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੧੪੨੧ ਪੰ. ੯

Salok Vaaraan and Vadheek Guru Ram Das

ਵਾਹੁ ਵਾਹੁ ਸਤਿਗੁਰੁ ਪੁਰਖੁ ਹੈ ਜਿਨਿ ਸਚੁ ਜਾਤਾ ਸੋਇ ॥

Vaahu Vaahu Sathigur Purakh Hai Jin Sach Jaathaa Soe ||

Waaho! Waaho! Blessed and Great is the True Guru, the Primal Being, who has realized the True Lord.

ਸਲੋਕ ਵਾਰਾਂ ਤੇ ਵਧੀਕ (ਮਃ ੪) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੧੪੨੧ ਪੰ. ੧੦

Salok Vaaraan and Vadheek Guru Ram Das

ਜਿਤੁ ਮਿਲਿਐ ਤਿਖ ਉਤਰੈ ਤਨੁ ਮਨੁ ਸੀਤਲੁ ਹੋਇ ॥

Jith Miliai Thikh Outharai Than Man Seethal Hoe ||

Meeting Him, thirst is quenched, and the body and mind are cooled and soothed.

ਸਲੋਕ ਵਾਰਾਂ ਤੇ ਵਧੀਕ (ਮਃ ੪) ੨:੨ - ਗੁਰੂ ਗ੍ਰੰਥ ਸਾਹਿਬ : ਅੰਗ ੧੪੨੧ ਪੰ. ੧੦

*Salok Vaaraan and Vadheek Guru Ram Das*

ਵਾਹੁ ਵਾਹੁ ਸਤਿਗੁਰੁ ਸਤਿ ਪੁਰਖੁ ਹੈ ਜਿਸ ਨੋ ਸਮਤੁ ਸਭ ਕੋਇ ॥

Vaahu Vaahu Sathigur Sath Purakh Hai Jis No Samath Sabh Koe ||

Waaho! Waaho! Blessed and Great is the True Guru, the True Primal Being, who looks upon all alike.

ਸਲੋਕ ਵਾਰਾਂ ਤੇ ਵਧੀਕ (ਮਃ ੪) ੨:੩ - ਗੁਰੂ ਗ੍ਰੰਥ ਸਾਹਿਬ : ਅੰਗ ੧੪੨੧ ਪੰ. ੧੧

*Salok Vaaraan and Vadheek Guru Ram Das*

ਵਾਹੁ ਵਾਹੁ ਸਤਿਗੁਰੁ ਨਿਰਵੈਰੁ ਹੈ ਜਿਸੁ ਨਿੰਦਾ ਉਸਤਤਿ ਤੁਲਿ ਹੋਇ ॥

Vaahu Vaahu Sathigur Niravair Hai Jis Nindhaa Ousathath Thul Hoe ||

Waaho! Waaho! Blessed and Great is the True Guru, who has no hatred; slander and praise are all the same to Him.

ਸਲੋਕ ਵਾਰਾਂ ਤੇ ਵਧੀਕ (ਮਃ ੪) ੨:੪ - ਗੁਰੂ ਗ੍ਰੰਥ ਸਾਹਿਬ : ਅੰਗ ੧੪੨੧ ਪੰ. ੧੧

*Salok Vaaraan and Vadheek Guru Ram Das*

ਵਾਹੁ ਵਾਹੁ ਸਤਿਗੁਰੁ ਸੁਜਾਣੁ ਹੈ ਜਿਸੁ ਅੰਤਰਿ ਬ੍ਰਹਮੁ ਵੀਚਾਰੁ ॥

Vaahu Vaahu Sathigur Sujaan Hai Jis Anthar Braham Veechaar ||

Waaho! Waaho! Blessed and Great is the All-knowing True Guru, who has realized God within.

ਸਲੋਕ ਵਾਰਾਂ ਤੇ ਵਧੀਕ (ਮਃ ੪) ੨:੫ - ਗੁਰੂ ਗ੍ਰੰਥ ਸਾਹਿਬ : ਅੰਗ ੧੪੨੧ ਪੰ. ੧੨

*Salok Vaaraan and Vadheek Guru Ram Das*

ਵਾਹੁ ਵਾਹੁ ਸਤਿਗੁਰੁ ਨਿਰੰਕਾਰੁ ਹੈ ਜਿਸੁ ਅੰਤੁ ਨ ਪਾਰਾਵਾਰੁ ॥

Vaahu Vaahu Sathigur Nirankaar Hai Jis Anth N Paaraavaar ||

Waaho! Waaho! Blessed and Great is the Formless True Guru, who has no end or limitation.

ਸਲੋਕ ਵਾਰਾਂ ਤੇ ਵਧੀਕ (ਮਃ ੪) ੨:੬ - ਗੁਰੂ ਗ੍ਰੰਥ ਸਾਹਿਬ : ਅੰਗ ੧੪੨੧ ਪੰ. ੧੨

*Salok Vaaraan and Vadheek Guru Ram Das*

ਵਾਹੁ ਵਾਹੁ ਸਤਿਗੁਰੂ ਹੈ ਜਿ ਸਚੁ ਦ੍ਰਿੜਾਏ ਸੋਇ ॥

Vaahu Vaahu Sathiguroo Hai J Sach Dhirraaeae Soe ||

Waaho! Waaho! Blessed and Great is the True Guru, who implants the Truth within.

ਸਲੋਕ ਵਾਰਾਂ ਤੇ ਵਧੀਕ (ਮਃ ੪) ੨:੭ - ਗੁਰੂ ਗ੍ਰੰਥ ਸਾਹਿਬ : ਅੰਗ ੧੪੨੧ ਪੰ. ੧੩

*Salok Vaaraan and Vadheek Guru Ram Das*

ਨਾਨਕ ਸਤਿਗੁਰ ਵਾਹੁ ਵਾਹੁ ਜਿਸ ਤੇ ਨਾਮੁ ਪਰਾਪਤਿ ਹੋਇ ॥੨॥

Naanak Sathigur Vaahu Vaahu Jis Thae Naam Paraapath Hoe ||2||

O Nanak, Blessed and Great is the True Guru, through whom the Naam, the Name of the Lord, is received.

||2||

ਸਲੋਕ ਵਾਰਾਂ ਤੇ ਵਧੀਕ (ਮਃ ੪) ੨:੮ - ਗੁਰੂ ਗ੍ਰੰਥ ਸਾਹਿਬ : ਅੰਗ ੧੪੨੧ ਪੰ. ੧੩

*Salok Vaaraan and Vadheek Guru Ram Das*

ਹਰਿ ਪ੍ਰਭ ਸਚਾ ਸੋਹਿਲਾ ਗੁਰਮੁਖਿ ਨਾਮੁ ਗੋਵਿੰਦੁ ॥

Har Prabh Sachaa Sohilaa Guramukh Naam Govindh ||

For the Gurmukh, the true Song of Praise is to chant the Name of the Lord God.

ਸਲੋਕ ਵਾਰਾਂ ਤੇ ਵਧੀਕ (ਮਃ ੪) ੩:੧ - ਗੁਰੂ ਗ੍ਰੰਥ ਸਾਹਿਬ : ਅੰਗ ੧੪੨੧ ਪੰ. ੧੪

*Salok Vaaraan and Vadheek Guru Ram Das*

ਅਨਦਿਨੁ ਨਾਮੁ ਸਲਾਹਣਾ ਹਰਿ ਜਪਿਆ ਮਨਿ ਆਨੰਦੁ ॥

Anadhin Naam Salaahanaa Har Japiaa Man Aanandh ||

Chanting the Praises of the Lord, their minds are in ecstasy.

ਸਲੋਕ ਵਾਰਾਂ ਤੇ ਵਧੀਕ (ਮਃ ੪) ੩:੨ - ਗੁਰੂ ਗ੍ਰੰਥ ਸਾਹਿਬ : ਅੰਗ ੧੪੨੧ ਪੰ. ੧੫

*Salok Vaaraan and Vadheek Guru Ram Das*

ਵਡਭਾਗੀ ਹਰਿ ਪਾਇਆ ਪੂਰਨ ਪਰਮਾਨੰਦੁ ॥

Vaddabhaagee Har Paaeiaa Pooran Paramaanandh ||

By great good fortune, they find the Lord, the Embodiment of perfect, supreme bliss.

ਸਲੋਕ ਵਾਰਾਂ ਤੇ ਵਧੀਕ (ਮਃ ੪) ੩:੩ - ਗੁਰੂ ਗ੍ਰੰਥ ਸਾਹਿਬ : ਅੰਗ ੧੪੨੧ ਪੰ. ੧੫

*Salok Vaaraan and Vadheek Guru Ram Das*

ਜਨ ਨਾਨਕ ਨਾਮੁ ਸਲਾਹਿਆ ਬਹੁੜਿ ਨ ਮਨਿ ਤਨਿ ਭੰਗੁ ॥੩॥

Jan Naanak Naam Salaahiaa Bahurr N Man Than Bhang ||3||

Servant Nanak praises the Naam, the Name of the Lord; no obstacle will block his mind or body. ||3||

ਸਲੋਕ ਵਾਰਾਂ ਤੇ ਵਧੀਕ (ਮਃ ੪) ੩:੪ - ਗੁਰੂ ਗ੍ਰੰਥ ਸਾਹਿਬ : ਅੰਗ ੧੪੨੧ ਪੰ. ੧੬

*Salok Vaaraan and Vadheek Guru Ram Das*

ਮੂੰ ਪਿਰੀਆ ਸਉ ਨੇਹੁ ਕਿਉ ਸਜਣ ਮਿਲਹਿ ਪਿਆਰਿਆ ॥

Moon Pireeaa So Naehu Kio Sajan Milehi Piaariaa ||

I am in love with my Beloved; how can I meet my Dear Friend?

ਸਲੋਕ ਵਾਰਾਂ ਤੇ ਵਧੀਕ (ਮਃ ੪) ੪:੧ - ਗੁਰੂ ਗ੍ਰੰਥ ਸਾਹਿਬ : ਅੰਗ ੧੪੨੧ ਪੰ. ੧੬

*Salok Vaaraan and Vadheek Guru Ram Das*

ਹਉ ਢੁਢੇਦੀ ਤਿਨ ਸਜਣ ਸਚਿ ਸਵਾਰਿਆ ॥

Ho Dtoodtaedhee Thin Sajan Sach Savaariaa ||

I seek that friend, who is embellished with Truth.

ਸਲੋਕ ਵਾਰਾਂ ਤੇ ਵਧੀਕ (ਮਃ ੪) ੪:੨ - ਗੁਰੂ ਗ੍ਰੰਥ ਸਾਹਿਬ : ਅੰਗ ੧੪੨੧ ਪੰ. ੧੭

*Salok Vaaraan and Vadheek Guru Ram Das*

ਸਤਿਗੁਰੁ ਮੈਡਾ ਮਿਤੁ ਹੈ ਜੇ ਮਿਲੈ ਤ ਇਹੁ ਮਨੁ ਵਾਰਿਆ ॥

Sathigur Maiddaa Mith Hai Jae Milai Th Eihu Man Vaariaa ||

The True Guru is my Friend; if I meet Him, I will offer this mind as a sacrifice to Him.

ਸਲੋਕ ਵਾਰਾਂ ਤੇ ਵਧੀਕ (ਮਃ ੪) ੪:੩ - ਗੁਰੂ ਗ੍ਰੰਥ ਸਾਹਿਬ : ਅੰਗ ੧੪੨੧ ਪੰ. ੧੭

Salok Vaaraan and Vadheek Guru Ram Das

ਦੇਂਦਾ ਮੂੰ ਪਿਰੁ ਦਸਿ ਹਰਿ ਸਜਣੁ ਸਿਰਜਣਹਾਰਿਆ ॥

Dhaenadhaa Moon Pir Dhas Har Sajan Sirajanehaariaa ||

He has shown me my Beloved Lord, my Friend, the Creator.

ਸਲੋਕ ਵਾਰਾਂ ਤੇ ਵਧੀਕ (ਮਃ ੪) ੪:੪ - ਗੁਰੂ ਗ੍ਰੰਥ ਸਾਹਿਬ : ਅੰਗ ੧੪੨੧ ਪੰ. ੧੮

Salok Vaaraan and Vadheek Guru Ram Das

ਨਾਨਕ ਹਉ ਪਿਰੁ ਭਾਲੀ ਆਪਣਾ ਸਤਿਗੁਰ ਨਾਲਿ ਦਿਖਾਲਿਆ ॥੪॥

Naanak Ho Pir Bhaalee Aapanaa Sathigur Naal Dhikhaaliaa ||4||

O Nanak, I was searching for my Beloved; the True Guru has shown me that He has been with me all the time. ||4||

ਸਲੋਕ ਵਾਰਾਂ ਤੇ ਵਧੀਕ (ਮਃ ੪) ੪:੫ - ਗੁਰੂ ਗ੍ਰੰਥ ਸਾਹਿਬ : ਅੰਗ ੧੪੨੧ ਪੰ. ੧੯

Salok Vaaraan and Vadheek Guru Ram Das

ਹਉ ਖੜੀ ਨਿਹਾਲੀ ਪੰਧੁ ਮਤੁ ਮੂੰ ਸਜਣੁ ਆਵਏ ॥

Ho Kharree Nihaalee Pandhh Math Moon Sajan Aaveae ||

I stand by the side of the road, waiting for You; O my Friend, I hope that You will come.

ਸਲੋਕ ਵਾਰਾਂ ਤੇ ਵਧੀਕ (ਮਃ ੪) ੫:੧ - ਗੁਰੂ ਗ੍ਰੰਥ ਸਾਹਿਬ : ਅੰਗ ੧੪੨੧ ਪੰ. ੧੯

Salok Vaaraan and Vadheek Guru Ram Das

ਕੋ ਆਣਿ ਮਿਲਾਵੈ ਅਜੁ ਮੈ ਪਿਰੁ ਮੇਲਿ ਮਿਲਾਵਏ ॥

Ko Aan Milaavai Aj Mai Pir Mael Milaaveae ||

If only someone would come today and unite me in Union with my Beloved.

ਸਲੋਕ ਵਾਰਾਂ ਤੇ ਵਧੀਕ (ਮਃ ੪) ੫:੨ - ਗੁਰੂ ਗ੍ਰੰਥ ਸਾਹਿਬ : ਅੰਗ ੧੪੨੧ ਪੰ. ੧੯

Salok Vaaraan and Vadheek Guru Ram Das